



# Punjab Government Gazette

*Published by Authority*

No.15]

CHANDIGARH, FRIDAY, APRIL 11, 2025 (CHAITRA 21, 1947 SAKA)

## PART I

### Punjab Government Notifications and Orders

**ਪੰਜਾਬ ਸਰਕਾਰ**

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਮੰਡੀ ਸ਼ਾਖਾ)

**ਅਧਿਸੂਚਨਾ**

ਮਿਤੀ 26 ਮਾਰਚ, 2025

ਨੰ: 1/1/2023-ਮ-5/4350.- ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਕੈਪਟਨ ਨਛੱਤਰ ਸਿੰਘ ਸ਼੍ਰੀ ਸੁੱਚਾ ਸਿੰਘ, ਪਿੰਡ ਵਰਪਾਲ, ਥਾਣਾ ਮੁੱਖੂ, ਜਿਲ੍ਹਾ ਫਿਰੋਜ਼ਪੁਰ ਨੂੰ ਐਕਟ ਦੀ ਧਾਰਾ 12(2)(c)(ii) ਤਹਿਤ ਆੜੂਤੀ ਕੈਟਾਗਿਰੀ ਵਿਚ ਮਾਰਕੀਟ ਕਮੇਟੀ ਮੁੱਖੂ ਦਾ ਮੈਂਬਰ ਅਤੇ ਐਕਟ ਦੀ ਧਾਰਾ 16(1) ਤਹਿਤ ਚੇਅਰਮੈਨ ਨਾਮਜ਼ਦ ਕਰਦੇ ਹਨ।

2. ਉਪਰੋਕਤ ਮੈਂਬਰ ਤੋਂ ਇਲਾਵਾ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਨਵ ਨਿਯੁਕਤ ਚੇਅਰਮੈਨ ਕੋਲ ਕੋਰਮ ਪੂਰਾ ਨਾ ਹੋਣ ਕਾਰਨ ਮਾਰਕੀਟ ਕਮੇਟੀ ਦਾ ਕੰਮ ਕਾਜ ਚਲਾਉਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ ਹੈ। ਇਸ ਲਈ ਜਦੋਂ ਤੱਕ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਹੀਂ ਹੋ ਜਾਂਦੀ ਉਦੋਂ ਤੱਕ ਨਵ ਨਾਮਜ਼ਦ ਮੈਂਬਰ/ਚੇਅਰਮੈਨ ਨੂੰ ਧਾਰਾ 12(3) ਤਹਿਤ ਕੰਮ ਕਾਜ ਦੀ ਸ਼ਕਤੀ ਪ੍ਰਦਾਨ ਕੀਤੀ ਜਾਂਦੀ ਹੈ।

**ਡਾ.ਬਸੰਤ ਗਰਗ**

ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।